

ਪ੍ਰਸ਼ਨ 1. ਸੁੰਦਰ ਲਿਖਾਈ

05

ਪ੍ਰਸ਼ਨ 2. ਵਸਤੂਨਿਸ਼ਠ ਪ੍ਰਸ਼ਨ :-

10

1. ਭਵਖੰਡਨਾ ਦੀ ਆਰਤੀ ਵਿੱਚ ਗਗਨ ਕੀ ਹੈ ?
2. ਸ਼ਾਹ ਹੁਸੈਨ ਕਿਹੜੇ ਇਸ਼ਕ ਦੀ ਗੱਲ ਕਰਦਾ ਹੈ?
3. 'ਰਬਾਬ ਮੰਗਾਉਣ ਦਾ ਵਿਰਤਾਂਤ' ਸਾਖੀ ਦਾ ਲੇਖਕ/ਰਚਣਹਾਰ ਕੌਣ ਹੈ ?
4. ਕਿਹੜੇ ਧਰਮ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ ?
5. ਕਰਤਾਰ ਸਿੰਘ ਨੇ ਸੁਸਾਇਟੀ ਦਾ ਕਿੰਨਾ ਕਰਜ਼ਾ ਦੇਣਾ ਸੀ ?
6. "ਕੁਝ ਵੰਡ ਸੁਚੈਣੇ ਕਾਇਰ ਪਿਉ ਦੇ ਘਰ ਬਹਾਦਰ ਮੁੰਡਾ ਜੰਮਿਆ।" ਇਹ ਵਾਰਤਾਲਾਪ ਕਿਸ ਰਚਨਾ 'ਚੋਂ ਲਈ ਗਈ ਹੈ ?
7. ਬਲਵੰਤ ਰਾਏ ਕਿਹੜੇ ਦੇਸ ਵਿੱਚ ਰਹਿੰਦਾ ਸੀ ?
8. ਨਾਵਲ 'ਇੱਕ ਹੋਰ ਨਵਾਂ ਸਾਲ' ਦਾ ਲੇਖਕ ਕੌਣ ਹੈ ?
9. ਵਜ਼ੀਰਾ ਕਿਹੜੇ ਬੰਬ ਬਣਾਉਂਦਾ ਸੀ ?
10. ਨਾਵਲ 'ਇੱਕ ਹੋਰ ਨਵਾਂ ਸਾਲ' ਦੀਆਂ ਘਟਨਾਵਾਂ ਕਿਸ ਸ਼ਹਿਰ ਨਾਲ ਸੰਬੰਧਿਤ ਹਨ ?

ਪ੍ਰਸ਼ਨ 3. ਹੇਠ ਲਿਖੇ ਕਾਵਿ-ਬੰਦਾਂ ਵਿੱਚੋਂ ਕਿਸੇ ਦੇ ਦੀ ਪ੍ਰਸ਼ੰਸਾ ਸਹਿਤ ਵਿਆਖਿਆ ਕਰੋ।

10

1. ਪਵਣੁ ਗੁਰੂ ਪਾਈ ਪਿਤਾ ਮਾਤਾ ਧਰਤਿ ਮਹਤੁ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ॥
ਕਰਮੀ ਆਪੇ ਆਪਣੀ ਕੇ ਨੇੜੈ ਕੇ ਦੂਰਿ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ॥

2. ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ॥
ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥
ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ॥
ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ॥
ਤੂੰ ਮੇਰੀ ਓਟ ਤੂੰ ਹੈ ਮੇਰਾ ਮਾਣਾ॥
ਤੁਝ ਬਿਨੁ ਦੂਜਾ ਅਵਰੁ ਨਾ ਕੋਇ ਸਭ ਤੇਰਾ ਖੇਲ ਅਖਾੜਾ ਜੀਉ॥

3. ਰੱਬਾ! ਮੇਰੇ ਹਾਲ ਦਾ ਮਹਿਰਮ ਤੂੰ। ਰਹਾਓ।
ਅੰਦਿਰ ਤੂੰ ਹੈ ਬਾਹਰ ਤੂੰ ਹੈ, ਰੋਮਿ-ਰੋਮਿ ਵਿੱਚ ਤੂੰ।
ਤੂੰ ਹੈਂ ਤਾਣਾ ਤੂੰ ਹੈ ਬਾਣਾ, ਸਭੁ ਕਿਛੁ ਮੇਰਾ ਤੂੰ।
ਕਰੈ ਹੁਸੈਨ ਫਕੀਰ ਨਿਮਾਣਾ, ਮੈਂ ਨਾਹੀ ਸਭ ਤੂੰ।

4. ਫੂਕ ਮੁਸੱਲਾ ਭੰਨ ਸਿੱਟ ਲੇਟਾ,
ਨਾ ਫੜ ਤਸਬੀ ਕਾਸਾ ਸੇਟਾ,
ਆਲਿਮ ਕਹਿੰਦਾ ਦੇ ਦੇ ਹੋਕਾ,
ਤਰਕ ਹਲਾਲੇ, ਖਾ ਮੁਰਦਾਰ।

ਪ੍ਰਸ਼ਨ 4 ਹੇਠ ਲਿਖੀਆਂ ਕਾਵਿ-ਰਚਨਾਵਾਂ ਵਿੱਚੋਂ ਕਿਸੇ ਇੱਕ ਦਾ ਕੇਂਦਰੀ ਭਾਵ ਲਗਪਗ 30 ਸ਼ਬਦਾਂ ਵਿੱਚ ਲਿਖੋ।

04

ਸੇ ਕਿਉ ਮੰਦਾ ਆਖੀਏ ਜਾਂ ਆਪਿ ਨੂੰ ਪਛਾਣ

ਪ੍ਰਸ਼ਨ 5: ਹੇਠ ਲਿਖੇ ਵਾਰਤਕ ਲੇਖ ਜਾਂ ਕਹਾਣੀ ਵਿੱਚੋਂ ਕਿਸੇ ਇੱਕ ਦਾ ਸਾਰ ਲਗਪਗ 100 ਸ਼ਬਦਾਂ ਵਿੱਚ ਲਿਖੋ:-

06

ਬੋਲੀ ਜਾਂ ਪ੍ਰਾਰਥਨਾ

ਪ੍ਰਸ਼ਨ 6. ਕਿਸੇ ਦੇ ਪ੍ਰਸ਼ਨਾਂ ਦੇ ਉੱਤਰ ਦਿਓ :-

04

1. 'ਘਰ ਦਾ ਪਿਆਰ' ਲੇਖ ਅਨੁਸਾਰ ਘਰ ਤੋਂ ਕੀ ਭਾਵ ਹੈ ?
2. 'ਬੋਲੀ ਮਨੁੱਖ ਦੀ ਆਤਮਾ ਦਾ ਚਿੱਤਰ ਹੈ।' ਇਸ ਕਥਨ ਤੋਂ ਲੇਖਕ ਦਾ ਕੀ ਭਾਵ ਹੈ ?
3. ਅਰਦਾਸ ਕਦੋਂ ਅਤੇ ਕਿਉਂ ਕੀਤੀ ਜਾਂਦੀ ਹੈ ?
4. ਆਮ ਲੋਕ ਗੁਰੂ ਨਾਨਕ ਦੇਵ ਜੀ ਬਾਰੇ ਕੀ ਕੁਝ ਕਹਿੰਦੇ ਸਨ ?

ਪ੍ਰਸ਼ਨ 7. ਕਿਸੇ ਇੱਕ ਕਹਾਣੀ ਦਾ ਸਾਰ ਲਗਭਗ 150 ਸ਼ਬਦਾਂ ਵਿੱਚ ਲਿਖੋ :- 05

ਕੁਲਫੀ ਜਾਂ ਅੰਗ-ਸੰਗ

ਪ੍ਰਸ਼ਨ 8. ਕਿਸੇ ਦੇ ਪ੍ਰਸ਼ਨਾਂ ਦੇ ਉੱਤਰ ਦਿਓ :- 04

1. ਕੁਲਫੀ ਵਾਲੇ ਦਾ ਹੋਕਾ ਸੁਣ ਕੇ ਲੇਖਕ ਕੀ ਸੋਚਣ ਲੱਗਾ ?
2. ਲੇਖਕ ਦੀ ਮਾਸੀ ਦਾ ਸੁਭਾਅ ਕਿਹੋ ਜਿਹਾ ਸੀ ?
3. ਅਮਰੀਕ ਦੇ ਦਾਦੇ ਨੇ ਗਹਿਣੇ ਪਈ ਆਪਣੀ ਪੈਲੀ ਨੂੰ ਕਿਵੇਂ ਛੁਡਾਇਆ ?
4. ਕਾਕਾ ਸੁਪਨੇ ਵਿੱਚ ਕਿਉਂ ਬੁੜਬੁੜਾ ਰਿਹਾ ਸੀ ?

ਪ੍ਰਸ਼ਨ 9. ਇਕਾਂਗੀਆਂ ਵਿੱਚੋਂ ਕਿਸੇ ਇੱਕ ਪਾਤਰ ਦਾ ਪਾਤਰ ਚਿਤਰਨ ਕਰੋ:- 05

ਵੀਰਾਂ ਵਾਲੀ ਜਾਂ ਸ਼ਰਨਜੀਤ

ਪ੍ਰਸ਼ਨ ਨੰ: 10. ਕਿਸੇ ਇੱਕ ਵਾਰਤਾਲਾਪ ਦੇ ਅਧਾਰ ਤੇ ਪ੍ਰਸ਼ਨਾਂ ਦੇ ਉੱਤਰ ਦਿਓ:- 03

‘ਇਹ ਤੁਹਾਡੀ ਪੀੜ੍ਹੀ ਦੀ ਆਦਤ ਬਣ ਗਈ ਏ ਕਿ ਹਰ ਇੱਕ ਚੀਜ਼ ਨੂੰ ਉਲਟਾ ਕਰਕੇ ਦੇਖੇ।

(ੳ) ਇਹ ਸ਼ਬਦ ਕਿਹੜੇ ਇਕਾਂਗੀ ਵਿੱਚੋਂ ਹਨ ?

(ਅ) ਇਸ ਇਕਾਂਗੀ ਦਾ ਲੇਖਕ ਕੌਣ ਹੈ ?

(ੲ) ਇਸ ਵਿੱਚ ਕਿਹੜੀ ਪੀੜ੍ਹੀ ਦੀ ਆਦਤ ਦੀ ਗੱਲ ਕੀਤੀ ਗਈ ਹੈ ?

ਜਾਂ

‘ਉਹਨੂੰ ਮੈਂ ਸੱਤ ਸਮੁੰਦਰੋਂ ਪਾਰ ਧਰਮ-ਕਰਮ ਦੀ ਚੱਕੀ ਵਿੱਚ ਇਸਤਰੀ ਦਾ ਦਲੀਆ ਕਰਨ ਵਾਲੇ ਸਮਾਜ ਦੀ ਸ਼ਰਨ ਵਿੱਚ ਛੱਡ ਕੇ ਸੁਰਖਰੂ ਹੋ ਗਿਆ ਹਾਂ।

(ੳ) ਇਹ ਸ਼ਬਦ ਕਿਹੜੇ ਇਕਾਂਗੀ ਵਿੱਚੋਂ ਹਨ ?

(ਅ) ਇਸ ਇਕਾਂਗੀ ਦਾ ਲੇਖਕ ਕੌਣ ਹੈ ?

(ੲ) ਹਰਦੇਵ ਬਾਜਵਾ, ਸ਼ਰਨਜੀਤ ਨੂੰ ਕਿਹੋ-ਜਿਹੇ ਸਮਾਜ ਵਿੱਚ ਛੱਡ ਕੇ ਗਿਆ ਸੀ ?

ਪ੍ਰਸ਼ਨ 11. ਨਾਵਲ ਅਧਾਰਿਤ ਪਾਤਰਾਂ ਵਿੱਚੋਂ ਕਿਸੇ ਇੱਕ ਦਾ ਪਾਤਰ ਚਿਤਰਨ ਕਰੋ:- 06

ਤਾਰੇ (ਜਾਂ) ਬੰਤਾ (ਜਾਂ) ਫੁੰਮਣ

ਪ੍ਰਸ਼ਨ 12. ਹੇਠ ਲਿਖੇ ਵਾਰਤਾਲਾਪਾਂ ਵਿੱਚੋਂ ਇੱਕ ਦੀ ਪ੍ਰਸੰਗ ਸਹਿਤ ਵਿਆਖਿਆ ਲਗਭਗ 40 ਸ਼ਬਦਾਂ ਵਿੱਚ ਲਿਖੋ। 03

ਲਾਜੇ, ਜੇ ਇਹ ਕੁੜੀ ਪਸੰਦ ਆ ਗਈ ਤਾਂ ਮੈਂ ਮੁੰਦਰੀ ਪਾ ਦੇਣੀ ਏ, ਉਹਨੂੰ।

ਜਾਂ

“ਲੋਕ-ਰਾਜ ਦਾ ਮਤਲਬ, ਲੋਕਾਂ ਦਾ ਰਾਜ-ਜਿਸ ਤਰ੍ਹਾਂ ਕਿ ਸਾਡੇ ਮੁਲਕ ਵਿੱਚ ਐ। ਲੋਕ ਈ ਰਾਜ ਕਰਦੇ ਐ, ਰਾਜੇ-ਮਹਾਰਾਜੇ ਨਹੀਂ ਕਰਦੇ।”

ਤਿਆਰ ਕਰਤਾ: ਸ਼੍ਰੀਮਤੀ ਅਮਨਪ੍ਰੀਤ ਕੌਰ, ਪੰਜਾਬੀ ਮਿਸਟਰੈਸ

ਸਹਿਯੋਗ ਕਰਤਾ: ਸ੍ਰ. ਵਤਨ ਸਿੰਘ ਸੰਧੂ, ਭਾਗਸਰ